

# ਸਿਮਰਨ

## ਭਾਗ-6

ਬਾਬਾ ਫਰੀਦ ਜੀ ਦੀ ਮਾਤਾ ਜੀ ਨੇ ਆਪਣੇ ਪੁੱਤਰ ਨੂੰ ਨਮਾ ਪੜ੍ਹਨ ਦੀ ਪ੍ਰੇਰਣਾ ਦੇਣ ਲਈ ਚਟਾਈ ਦੇ ਹੇਠਾਂ ਕੱਕਰ ਰੱਖ ਕੇ, ਲਾਲਚ ਦੇ ਕੇ ਪਰਮਾਰਥ ਵੱਲ ਲਾਇਆ ਸੀ।

ਹਰ ਇਕ ਮਾਂ ਆਪਣੇ ਬੱਚਿਆਂ ਨੂੰ ਸੁਘੜ ਤੇ ਸਿਆਣੇ ਬਣਾਉਣ ਲਈ ਅਨੇਕ ਢੰਗਾਂ ਨਾਲ ਚੁ

ਸਮਝਾਉਂਦੀ ਹੈ  
 ਚੰਗੇ ਉਪਦੇ ਦਿੰਦੀ ਹੈ  
 ਦਿਲਾਸਾ ਦਿੰਦੀ ਹੈ  
 ਹੌਸਲਾ ਦਿੰਦੀ ਹੈ  
 ਲਾਲਚ ਦਿੰਦੀ ਹੈ  
 ਝਿੜਕਾਂ ਦਿੰਦੀ ਹੈ  
 ਝਾੜਦੀ-ਝੰਬਦੀ ਹੈ

ਚੁ ਤੇ ਨਾਲ-ਨਾਲ ਪਿਆਰ ਵੀ ਕਰਦੀ ਹੈ।

ਇਸੇ ਤਰ੍ਹਾਂ ਗੁਰੂ ਸਾਹਿਬਾਂ ਨੇ ਆਪਣੇ ਸਿੱਖਾਂ ਨੂੰ ਮਾਇਆ ਦੇ ਖਲਜਗਣ ਤੋਂ ਬਚਾਉਣ ਲਈ ਅਤੇ ਗੁਰਮਤਿ ਵੱਲ ਲਾਉਣ ਲਈ ਗੁਰਬਾਣੀ ਵਿੱਚ ਕਈ ਤਗੀਕੇ ਵਰਤੇ ਹਨ। ਕਿਤੇ ਲਾਲਚ ਦੇ ਕੇ, ਕਿਤੇ ਪਿਆਰ ਦੇ ਕੇ, ਕਦੀ ਤਾੜਨਾ ਦੁਆਰਾ ਤੇ ਕਦੀ ਤਾਕੀਦੀ ਹੁਕਮ ਦੁਆਰਾ ਸਾਨੂੰ ਪ੍ਰਭੂ ਦਾ ਸਿਮਰਨ ਕਰਨ ਦੀ ਪ੍ਰੇਰਣਾ ਤੇ ਅਗਵਾਈ ਕੀਤੀ ਹੈ ਚੁ

ਸੇ ਮੁਕਤੁ ਸੇ ਮੁਕਤੁ ਭਏ ਜਿਨ ਹਰਿ ਧਿਆਇਆ ਜੀ

ਤਿਨ ਤੂਟੀ ਜਮ ਕੀ ਵਾਸੀ॥ (ਪੰਨਾ-11)

ਜੋ ਬੋਲਹਿ ਹਰਿ ਹਰਿ ਨਾਉ ਤਿਨ ਜਮੁ ਛਡਿ ਗਇਆ॥

(ਪੰਨਾ-645)

ਹਰਿ ਸਿਮਰਤ ਤੇਰੀ ਜਾਇ ਬਲਾਇ॥

ਸਰਬ ਕਲਿਆਣ ਵਸੈ ਮਨਿ ਆਇ॥

(ਪੰਨਾ-193)

ਸਿਮਰਤ ਨਾਮੁ ਕਿਲਬਿਖ ਸਭਿ ਕਾਟੇ॥

ਧਰਮ ਰਾਇ ਕੇ ਕਾਗਰ ਫਾਟੇ॥

(ਪੰਨਾ-1348)

ਰੇ ਮਨ ਮੂੜ ਸਿਮਰਿ ਸੁਖਦਾਤਾ॥

ਨਾਨਕ ਦਾਸ ਤੁਝਹਿ ਸਮਝਾਵਤਾ॥

(ਪੰਨਾ-1388)

ਬਿਨੁ ਹਰਿ ਸਿਮਰਨ ਸੁਖੁ ਨਹੀਂ ਪਾਇਆ॥

ਆਨ ਰੰਗ ਫੀਕੇ ਸਭ ਮਾਇਆ॥

(ਪੰਨਾ-194)

ਕਹਿ ਕਬੀਰ ਚੇਤੈ ਨਹੀਂ ਮੂਰਖੁ ਮੁਗਧੁ ਗਵਾਰੁ॥

ਰਾਮੁ ਨਾਮੁ ਜਾਨਿਓ ਨਹੀਂ ਕੈਸੇ ਉਤਰਸਿ ਪਾਰਿ॥

(ਪੰਨਾ-1105)

ਦੁਲਭ ਦੇਹ ਪਾਈ ਵਡਭਾਗੀ॥

ਨਾਮੁ ਨ ਜਪਹਿ ਤੇ ਆਤਮ ਘਾਤੀ॥॥॥

ਮਰਿ ਨ ਜਾਹੀ ਜਿਨਾ ਬਿਸਰਤ ਰਾਮ॥

ਨਾਮੁ ਬਿਹੂਨ ਜੀਵਨ ਕਉਨ ਕਾਸ॥

(ਪੰਨਾ-188)

ਫਿਰਤ ਫਿਰਤ ਬਹੁਤੇ ਜੁਗ ਹਾਰਿਓ ਮਾਨਸ ਦੇਹ ਲਹੀ॥

ਨਾਨਕ ਕਹਤ ਮਿਲਨ ਕੀ ਬਰੀਆ ਸਿਮਰਤ ਕਹਾ ਨਹੀਂ।

(ਪੰਨਾ-631)

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ॥

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ॥

(ਪੰਨਾ-692)

ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ॥

ਏਕ ਆਸ ਹਰਿ ਮਨ ਰਖਹੁ ਨਾਨਕ ਦੁਖੁ ਭਰਮੁ ਭਉ ਜਾਇ॥

(ਪੰਨਾ-281)

ਇਨਸਾਨ ਆਪਣੇ ਜੀਵਨ ਦੀਆਂ ਕਈ ਹਾਲਤਾਂ ਵਿਚੋਂ ਲੰਘਦਾ ਹੈ। ਜੀਵਨ ਦੇ ਇਨ੍ਹਾਂ ਅਨੇਕ ਪੱਖਾਂ ਵਿਚੋਂ ਕੁਝ ਇਕ ਦੀ ਗੁਰਬਾਣੀ ਦੀ ਰੌਂ ਨੀ ਵਿੱਚ ਵਿਚਾਰ ਕੀਤੀ ਜਾਂਦੀ ਹੈ ਚੁ

### ਸੁਖ

ਮਨੁੱਖ ਆਪਣੇ ਸੁਭਾਉ ਅਨੁਸਾਰ ਦੁਨਿਆਵੀ ਸੁਖ, ਕੁ ਲ, ਖੇਮ, ਖ੍ਰੀ ਆਦਿ ਭਾਲਦਾ ਆਇਆ ਹੈ। ਆਪਣੇ ਸਰੀਰਕ, ਮਾਨਸਿਕ ਤੇ ਮਾਦੀ ਸੁਖਾਂ ਖਾਤਰ ਇਨਸਾਨ

ਦਿਨ-ਰਾਤ ਚੁ

ਸੋਚਦਾ ਹੈ  
ਵਿਉਂਤਾ ਘੜਦਾ ਹੈ  
ਮਿਹਨਤ ਕਰਦਾ ਹੈ  
ਘਾਲਣਾ ਘਾਲਦਾ ਹੈ  
ਫਰ ਜਾਲਦਾ ਹੈ  
ਆਪਾ ਵਾਰਦਾ ਹੈ

ਚੁ ਪਰ ਫਿਰ ਵੀ ਇਨਸਾਨ ਨੂੰ ਇਕਸਾਰ, ਸਦੀਵੀ ਤੇ ਅੱਟਲ ਸੁਖ ਨਹੀਂ  
ਲੱਭਦਾ।

ਕੁਦਰਤ ਦੇ ਦੂਜੇ ਭਾਈ ਦੇ ਕਾਨੂੰਨ ਅਨੁਸਾਰ ਮਾਈਕੀ ਜੀਵਨ ਦੇ ਦੂਹਰੇ ਪਹਿਲੂ  
ਹੁੰਦੇਹਨ (duality), ਜੋਕਿ ਇਕ ਦੂਸਰੇ ਦੇ ਉਲਟ (opposite) ਹੁੰਦੇਹਨ, ਜਿਵੇਂ ਕਿ ਚੁ

ਸੁਖ-ਦੁੱਖ  
ਖੁੰਬੀ-ਗਮੀ  
ਠੰਢਾ-ਤੱਤਾ  
ਮਿੱਠਾ-ਕੌੜਾ  
ਚਿੱਟਾ-ਕਾਲਾ  
ਸੋਹਣਾ-ਕੋਝਾ  
ਚਾਨਣ-ਹਨੇਰਾ  
ਨਿਮਰਤਾ-ਹੰਕਾਰ  
ਦਿਨ-ਰਾਤ  
ਗੁਣ-ਅਵਗੁਣ  
ਨੇਕੀ-ਬਦੀ  
ਪੁੰਨ-ਪਾਪ  
ਸੁਰਗ-ਨਰਕ  
ਜੀਉਣਾ-ਮਰਨਾ  
ਹੱਸਣਾ-ਰੋਣਾ  
ਪਿਆਰ-ਘਿਰਣਾ  
ਚੜ੍ਹਦੀਆਂ ਕਲਾਂ-ਛਹਿੰਦੀਆਂ ਕਲਾਂ ਆਦਿ।

ਇਲਾਹੀ ਹੁਕਮ ਅਨੁਸਾਰ ਹਰ ਚੀ ਦਾ ਉਲਟ ਪਹਿਲੂ ਉਸਦੇ ਅੰਤਰਗਤ ਛੁਪਿਆ  
ਤੇ ਸਮਾਇਆ ਹੋਇਆ ਹੈ, ਜਿਵੇਂ ਕਿ ਚੁ ਚਾਨਣ ਵਿੱਚ ਹਨੇਰਾ ਛੁਪਿਆ ਹੈ, ਸੁਖ  
ਵਿੱਚ ਦੁੱਖ ਛੁਪਿਆ ਹੋਇਆ ਹੈ। ਦਿਨ ਤੋਂ ਪਿਛੋਂ ਰਾਤ ਆਉਣੀ ਰੂਗੀ ਹੈ, ਉਸੇ ਤਰ੍ਹਾਂ  
ਸੁਖ ਤੋਂ ਪਿਛੋਂ ਦੁੱਖ ਆਉਣਾ ਲਾ ਮੀ ਹੈ। ਇਸ ਤਰ੍ਹਾਂ ਜਿਸ ਸੁਖ ਲਈ ਅਸੀਂ  
ਇਤਨੀ ਘਾਲਣਾ ਘਾਲਦੇ ਹਾਂ, ਫਰ ਜਾਲਦੇ ਹਾਂ ਚੁ ਉਹ ਦੁੱਖ ਵਿੱਚ ਬਦਲ ਜਾਂਦਾ  
ਹੈ।

ਸੁਖ ਕੈ ਹੇਤਿ ਬਹੁਤ ਦੁਖ ਪਾਵਤ ਸੇਵ ਕਰਤ ਜਨ ਜਨ ਕੀ॥

ਦੁਆਰਹਿ ਦੁਆਰਿ ਸੁਆਨ ਜਿਉ ਡੋਲਤ ਨਹ ਸੁਧ ਰਾਮ ਭਜਨ ਕੀ॥ (ਪੰ.-411)

ਸੁਖ ਕਉ ਮਾਗੈ ਸਭੁ ਕੋ ਦੁਖੁ ਨ ਮਾਗੈ ਕੋਇ॥

ਸੂਖੈ ਕਉ ਦੁਖੁ ਅਗਲਾ ਮਨਮੁਖਿ ਬੂਝ ਨ ਹੋਇ॥

(ਪੰਨਾ-57)

ਹਰ ਇਕ ਜੀਵ ਆਪਣੇ ਮਨ ਦੀ ਬਨਾਵਟ ਤੇ ਰੰਗਤ ਅਨੁਸਾਰ ਸੁਖ ਨੂੰ ਸਮਝਦਾ  
ਤੇ ਮਾਣਦਾ ਹੈ। ਜਿਸ ਹਾਲਤ ਨੂੰ ਇਕ ਜੀਵ ਸੁਖ ਸਮਝਦਾ ਹੈਚੁ ਉਸੇ ਹਾਲਤ ਨੂੰ ਦੂਜਾ  
ਪ੍ਰਾਣੀ ਸੁਖ ਨਹੀਂ ਮੰਨਦਾ। ਹਰ ਜੀਵ ਦਾ ਮਾਇਕੀ ਸੁਖ ਦੀ ਬਾਬਤ ਭਿੰਨ-ਭਿੰਨ  
ਨਿਸਚਾ ਹੁੰਦਾ ਹੈ, ਜਿਸਨੂੰ ਪ੍ਰਾਪਤ ਕਰਨ ਲਈ ਉਹ ਭਿੰਨ-ਭਿੰਨ ਤਰੀਕੇ ਵਰਤਦਾ ਹੈ।  
ਇਸ ਲਈ ਸੁਖ ਦੀ ਧਾਰਨਾ ਸਾਡੀ ਮਾਨਸਿਕ ਹਾਲਤ ਜਾਂ ਰੰਗਤ ਨਾਲ ਸੰਬੰਧਿਤ  
ਹੈ।

ਜਿਸ ਹਾਲਤ ਨੂੰ ਪ੍ਰਾਣੀ ਅੱਜ ਸੁਖ ਸਮਝਦਾ ਹੈ, ਉਹ ਸਮਾਂ ਪਾ ਕੇ ਨਿਜੀ ਤ ਰਥੇ  
ਅਨੁਸਾਰ ਦੁੱਖ ਪ੍ਰਤੀਤ ਹੋਣ ਲੱਗਦਾ ਹੈ। ਐਸੇ ਬਦਲਵੇਂ ਸੁਖ ਲਈ ਅਸੀਂ ਸਾਗੀ  
ਉਮਰ ਘਾਲਣਾ ਘਾਲਦੇ ਤੇ ਫਰ ਜਾਲਦੇ ਰਹਿੰਦੇ ਹਾਂ।

ਮਿਸਾਲ ਦੇ ਤੌਰ ਤੇ ਜਦ ਕਿਸੇ ਦੇ ਘਰ ਲੜਕਾ ਜੰਮਦਾ ਹੈ, ਤਾਂ ਬੜੀਆਂ ਖੁੰਡਿਆਂ  
ਮਨਾਉਂਦੇ ਤੇ ਸੁਖ ਮਹਿਸੂਸ ਕਰਦੇ ਹਾਂ। ਪਰ ਜਦ ਉਹੀ ਬੱਚਾ ਬਿਮਾਰ ਹੋ ਜਾਵੇ, ਨਲਾਇਕ  
ਨਿਕਲ ਆਵੇ ਜਾਂ ਮਰ ਜਾਵੇ ਤਾਂ ਉਹ ਮਾਨਸਿਕ ਸੁਖ ਚੁ ਦੁੱਖ ਤੇ ਚਿੰਤਾ ਵਿੱਚ  
ਬਦਲ ਜਾਂਦਾ ਹੈ।

ਸੁਖੁ ਮਾਂਗਤ ਦੁਖੁ ਆਗੈ ਆਵੈ॥

(ਪੰਨਾ-330)

ਦੂਜੇ ਲੰਠਿ ਵਿੱਚ ਦੁਨਿਆਵੀ ਮਾਇਕੀ ਸੁਖ ਆਰੀ ਤੇ ਬਦਲਵੇਂ ਹਨ,  
ਸਦੀਵੀ ਤੇ ਅਟੱਲ ਨਹੀਂ।

ਇਨ੍ਹਾਂ ਆਰੀ ਮਾਇਕੀ ਸੁਖਾਂ ਨੂੰ ਪ੍ਰਾਪਤ ਕਰਨ ਲਈ ਸਾਡੀ ਘਾਲਣਾ ਅਜਾਂਈ  
ਜਾਂਦੀ ਹੈ।

ਉਦਾਹਰਣ ਵਜੋਂ ਇਨਸਾਨ ਰਾਬ ਤੇ ਹੋਰ ਕਈ ਪ੍ਰਕਾਰ ਦੇ ਅਮਲ ਆਰੀ ਸਰੀਰਕ  
ਸੁਖ ਲਈ ਵਰਤਦਾ ਹੈ, ਜਿਨ੍ਹਾਂ ਦਾ ਨਤੀਜਾ ਅੰਤ ਵਿੱਚ ਦੁੱਖ ਨਿਕਲਦਾ ਹੈ।

ਇਸੇ ਤਰ੍ਹਾਂ ਨੀਵੀਆਂ ਮਾਨਸਿਕ ਵਾ ਨਾਵਾਂ ਦੀ ਚੇ ਟਾ ਵਿੱਚੋਂ ਇਨਸਾਨ ਸੁਖ ਤੇ  
ਸੁਆਦ ਭਾਲਦਾ ਹੈ। ਇਸ ਖਿੰਨ-ਭੰਗਰ ਸੁਆਦ ਦੇ ਭੋਗਣ ਨਾਲ ਅਨੇਕਾਂ ਲਾ-ਇਲਾਜ  
ਬਿਮਾਰੀਆਂ, ਜਿਵੇਂ ਕਿ ਚੁ ਟੀ.ਬੀ., ਸਿਫਲਿਸ, ਕੋਹੜ, ਏਡ ਆਦਿ ਲੱਗ ਜਾਂਦੀਆਂ  
ਹਨ, ਜਿਸ ਨਾਲ ਜੀਵਨ ਨਰਕ-ਮਈ ਬਣ ਜਾਂਦਾ ਹੈ।

ਸੁਖ ਮਾਂਗਤ ਦੁੱਖ ਆਗਲ ਹੋਇ॥

ਸਗਲ ਵਿਕਾਰੀ ਹਾਰੁ ਪਰੋਇ॥

(ਪੰਨਾ-222)

ਜੇਤਾ ਮੇਹੁ ਪਰੀਤਿ ਸੁਆਦ॥

ਸਭਾ ਕਾਲਖ ਦਾਗਾ ਦਾਗ॥

ਦਾਗ ਦੋਸ ਮੁਹਿ ਚਲਿਆ ਲਾਇ॥

ਦਰਗਹ ਬੈਸਣ ਨਾਹੀ ਜਾਇ॥

(ਪੰਨਾ-662)

ਜੇਤੇ ਰਸ ਸਰੀਰ ਕੇ ਤੇਤੇ ਲਗਹਿ ਦੁਖ॥

(ਪੰਨਾ-1287)

ਇਸੇ ਤਰ੍ਹਾਂ ਬਚਪਨ, ਜੁਆਨੀ, ਗ੍ਰਹਿਸਤੀ, ਬੁਢਾਪੇ ਆਦਿ ਦੇ ਸੁਖਾਂ ਦੀ ਕਲਪਨਾ,  
ਗਿਆਨ ਤੇ ਨਿਸਚਾ ਵੀ ਬਦਲਦਾ ਰਹਿੰਦਾ ਹੈ। ਪਰ ਅਸੀਂ ਭੁੱਲ ਜਾਂਦੇ ਹਾਂ ਕਿ ਸਾਡੀ  
ਸਮੁੱਚੇ ਮਾਇਕੀ ਸੁਖਾਂ ਦੀ ਕਲਪਨਾ ਬਦਲਵੀਂ, ਆਰੀ ਤੇ ਕੂੜੀ ਹੈ ਚੁ ਕਿਉਂਕਿ  
ਇਹ ਕੂੜੀ ਮਾਇਆ ਤੇ ਆਧਾਰਿਤ ਹੈ। ਤਾਂ ਤੇ ਇਹ ਮਾਇਕੀ ਸੁਖ ਅਤੇ ਇਨ੍ਹਾਂ  
ਦੀਆਂ ਕਲਪਨਾਵਾਂ ਸਭ ਕੂੜ ਹਨ।

ਤਦੇ ਗੁਰਬਾਣੀ ਵਿੱਚ ਸਾਨੂੰ ਤਾੜਨਾ ਕੀਤੀ ਗਈ ਹੈ ਚੁ

ਜਨ ਨਾਨਕ ਭਗਵੰਤ ਭਜਨ ਬਿਨੁ ਸੁਖ ਸੁਪਨੈ ਭੀ ਨਾਹੀ॥

(ਪੰਨਾ-1231)

ਸੁਖ ਨਾਹੀ ਰੇ ਹਰਿ ਭਗਤਿ ਬਿਨਾ॥

(ਪੰਨਾ-210)

ਬਿਨੁ ਹਰਿ ਨਾਮ ਨ ਸੁਖ ਹੋਇ ਕਰਿ ਡਿਠੇ ਬਿਸਥਾਰ॥

(ਪੰਨਾ-48)

ਬਿਨੁ ਹਰਿ ਸਿਮਰਨ ਸੁਖ ਨਹੀ ਪਾਇਆ॥

ਆਨ ਰੰਗ ਫੀਕੇ ਸਭ ਮਾਇਆ॥

(ਪੰਨਾ-194)

ਬਿਨੁ ਹਰਿ ਭਜਨ ਨਾਹੀ ਨਿਸਤਾਰਾ

ਸੁਖ ਨ ਕਿਨਹੂੰ ਲਹਿਆ॥

(ਪੰਨਾ-215)

ਹਰਿ ਬਿਸਰਤ ਕਾਹੇ ਸੁਖੁ ਜਾਨਹਿ॥

(ਪੰਨਾ-184)

ਦੂਜੇ ਪਾਸੇ ਸਦੀਵੀ ਤੇ ਅੱਟਲ ਸੁਖ ਦੀ ਪ੍ਰਾਪਤੀ ਲਈ ਗੁਰਬਾਣੀ ਸਾਨੂੰ ਇਉਂ  
ਪ੍ਰੇਰਣਾ ਕਰਦੀ ਹੈ ਚੁ

ਜੇ ਲੋੜਹਿ ਸਦਾ ਸੁਖੁ ਭਾਈ॥

ਸਾਧੂ ਸੰਗਤਿ ਗੁਰਹਿ ਬਤਾਈ॥

ਊਹਾ ਜਪੀਐ ਕੇਵਲ ਨਾਮ॥

ਸਾਧੂ ਸੰਗਤਿ ਪਾਰਗਰਾਮ॥

(ਪੰਨਾ-1182)

ਸਿਮਰਉ ਸਿਮਰਿ ਸਿਮਰਿ ਸੁਖੁ ਪਾਵਉ॥

ਕਲਿ ਕਲੇਸ ਤਨ ਮਾਹਿ ਮਿਟਾਵਉ॥

(ਪੰਨਾ-262)

ਸਿਮਰਿ ਸਿਮਰਿ ਨਾਨਕ ਸੁਖੁ ਪਾਇਆ॥

ਆਠ ਪਹਰ ਤੇਰੇ ਗੁਣ ਗਾਇਆ॥

(ਪੰਨਾ-106)

ਸਰਾਲ ਦੂਖ ਕਾ ਹੋਵਤ ਨਾਸੁ॥

ਨਾਨਕ ਨਾਮੁ ਜਪਹੁ ਗੁਨਤਾਸੁ॥

(ਪੰਨਾ-290)

ਸਿਮਰਿ ਸਿਮਰਿ ਸਿਮਰਿ ਸੁਖੁ ਪਾਵਹੁ॥

ਆਪਿ ਜਪਹੁ ਅਵਰਹ ਨਾਮੁ ਜਪਾਵਹੁ॥

(ਪੰਨਾ-290)

ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ

ਅੰਤਰਿ ਸਾਂਤਿ ਸੀਤਲ ਮਨੁ ਅਪਨਾ॥

(ਪੰਨਾ-860)

ਹਲਤਿ ਸੁਖੁ ਪਲਤਿ ਸੁਖੁ ਨਿਤ ਸੁਖੁ ਸਿਮਰਨੋ

ਨਾਮੁ ਗੋਬਿੰਦ ਕਾ ਸਦਾ ਲੀਜੈ॥

(ਪੰਨਾ-683)

ਗੁਰਬਾਣੀ ਵਿੱਚ ਗੋਬਿੰਦ-ਸਿਮਰਨ ਨੂੰ ਸਰਬ ਸੁਖਾਂ ਦਾ ਸਾਗਰ ਦਸਿਆ  
ਗਿਆ ਹੈ ਚੁ

ਸੁਖ ਸਾਗਰ ਗੋਬਿੰਦ ਸਿਮਰਣੁ

ਭਰਤ ਰਾਵਹਿ ਗੁਣ ਤੇਰੇ ਰਾਮ॥

(ਪੰਨਾ-925)

ਸੁਖ ਸਾਗਰ ਪ੍ਰਭੁ ਵਿਸਰਉ ਨਾਹੀ

ਮਨ ਚਿੰਦਿਅੜਾ ਫਲੁ ਪਾਈ॥

(ਪੰਨਾ-620)

ਜੈਸਾ ਸੇਵੀਐ ਤੈਸੇ ਹੋਇ ਦੇ ਗੁਰਵਾਕ ਅਨੁਸਾਰ ਸਾਡੇ ਖਿਆਲਾਂ ਅਥਵਾ ਕਰਮਾਂ  
ਦਾ ਅਸਰ ਸਾਡੇ ਮਨ ਉਤੇ ਹੋਣਾ ਲਾ ਮੀ ਹੈ।

**ਮਾਇਆ ਦੀ ਕੁਸੰਗਤ ਨਾਲ ਸਾਨੂੰ ਪ੍ਰਭੂ ਭੁੱਲ ਜਾਂਦਾ ਹੈ ਅਤੇ ਸਾਡੇ ਵਿੱਚ  
ਮਾਇਕੀ-ਮੰਡਲ ਦੇ ਅਉਗੁਣ ਪ੍ਰਵੇਂ ਹੋ ਜਾਂਦੇ ਹਨ।**

ਇਨ੍ਹਾਂ ਮਾਇਆ ਜਗਦੀਸ ਗੁਸਾਈ ਤੁਮੁਰੇ ਚਰਨ ਬਿਸਾਰੇ॥

ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ॥

(ਪੰਨਾ-857)

ਇਹ ਮਾਇਆ ਜਗਿ ਮੋਹਣੀ ਭਾਈ

ਕਰਮ ਸਭੇ ਵੇਕਾਰੀ॥

(ਪੰਨਾ-635)

ਮਾਇਆ ਹੋਈ ਨਾਗਨੀ ਜਗਤਿ ਰਹੀ ਲਪਟਾਇ॥

ਇਸ ਕੀ ਸੇਵਾ ਜੋ ਕਰੇ ਤਿਸ ਹੀ ਕਉ ਫਿਰਿ ਖਾਇ॥

(ਪੰਨਾ-510)

ਮਾਇਆ ਐਸੀ ਮੋਹਨੀ ਭਾਈ॥

ਜੇਤੇ ਜੀਅ ਤੇਤੇ ਡਹਕਾਈ॥

(ਪੰਨਾ-1160)

ਇਸ ਦੇ ਉਲਟ ਜਦ ਅਸੀਂ ਸਾਧ-ਸੰਗਤ ਵਿੱਚ ਵਿਚਰਦੇ ਹੋਏ ਹਰੀ ਦਾ ਸਿਮਰਨ  
ਕਰਦੇ ਹਾਂ ਜਾਂ ਹਰੀ ਦੇ ਗੁਣ ਯਾਦ ਕਰਦੇ ਹਾਂ, ਤਿਉਂ ਤਿਉਂ ਉਸਦੇ ਸਾਰੇ ਦੈਵੀ ਗੁਣ ਸਾਡੇ  
ਮਨ ਵਿੱਚ ਪ੍ਰਵੇਂ ਹੁੰਦੇ ਜਾਂਦੇ ਹਨ।

ਗੁਰਬਾਣੀ ਅਨੁਸਾਰ ਸੁਖ-ਦੁੱਖ ਕੀ ਹਨ ?

ਦੂਖੁ ਤਦੇ ਜਦਿ ਵੀਸਰੈ

ਸੁਖੁ ਪ੍ਰਭੁ ਚਿਤਿ ਆਏ॥

(ਪੰਨਾ-813)

ਇਸ ਦਾ ਮਤਲਬ ਇੱਹ ਹੈ ਕਿ ਹਰੀ ਦਾ ਵਿਸਰਨਾ ਹੀ ਸਾਰਿਆਂ ਦੁੱਖਾਂ ਦਾ ਮੂਲ  
ਕਾਰਣ ਹੈ ਅਤੇ ਹਰੀ ਦਾ ਸਿਮਰਨ ਹੀ ਸਦੀਵੀ ਤੇ ਅੱਟਲ ਸੁਖਾਂ ਦਾ ਖਾਨਾ ਹੈ।

ਮਾਇਆ ਦੇ ਅਗਨ-ਸੋਕ-ਸਾਗਰ ਵਿਚੋਂ ਸਦੀਵੀ ਸੁਖ ਭਾਲਣਾ ਹਾਸੋਹੀਣੀ ਗੱਲ  
ਹੈ, ਕਿਉਂਕਿ ਇਸ ਵਿੱਚ ਸਦੀਵੀ ਤੇ ਅੱਟਲ ਸੁਖ ਹੈ ਹੀ ਨਹੀਂ !

ਏਹੁ ਮਾਇਆ ਜਿਤੁ ਹਰਿ ਵਿਸਰੈ ਮੋਹੁ ਉਪਜੈ

ਭਾਉ ਦੂਜਾ ਲਾਇਆ॥

(ਪੰਨਾ-921)

ਮਾਇਆ ਅਗਨਿ ਜਲੈ ਸੰਸਾਰੇ॥

(ਪੰਨਾ-1049)

ਜਦ ਅਸੀਂ ਇਸ ਮਾਇਆ ਰੂਪੀ ਦੁੱਖਾਂ ਦੇ ਸਾਗਰ ਵਿੱਚ ਟੁੱਭੀਆਂ ਲਾਉਂਦੇ ਹੋਏ  
ਹਾਲ-ਦੁਹਾਈ ਪਾਉਂਦੇ ਹਾਂ, ਤਾਂ ਆਪਣੀਆਂ ਕੂੜੀਆਂ ਸਿਆਣਪਾਂ ਨਾਲ ਆਰੀ ਸੁਖ  
ਭਾਲਦੇ ਹਾਂ ਚੁ ਜੋ ਛੇਤੀ ਹੀ ਛਾਂਈ-ਮਾਂਈ ਹੋ ਜਾਂਦੇ ਹਨ। ਇਨਸਾਨ ਇਨ੍ਹਾਂ ਆਪੂ-

ਸਹੜੇ ਮਾਇਕੀ ਦੁੱਖਾਂ-ਕਲੇ + ਤੋਂ ਬਚਣ ਲਈ ਰਾਬ ਆਦਿ ਨੇ ਵਰਤਦਾ ਹੈ ਚੁ  
ਪਰ ਇਨ੍ਹਾਂ ਨੀਂ ਆਂ ਦਾ ਅਮਲ ਛੇਤੀ ਲਹਿ ਜਾਂਦਾ ਹੈ ਤੇ ਮਗਰੋਂ ਉਸਤੋਂ ਵੀ ਭੈੜੀ ਹਾਲਤ  
ਹੋ ਜਾਂਦੀ ਹੈ।

ਗੁਰਬਾਣੀ ਵਿੱਚ ਸਭਨਾਂ ਦੁੱਖਾਂ-ਕਲੇ + ਤੋਂ ਬਚਣ ਦਾ ਸਭ ਤੋਂ ਸੌਖਾ ਤੇ ਕਾਰਗਰ  
ਸਾਧਨ **ਸਿਮਰਨ** ਹੀ ਦੱਸਿਆ ਗਿਆ ਹੈ ਚ

ਸਿਮਰਤ ਸੁਆਮੀ ਕਿਲਵਿਖ ਨਾਸੇ॥

**ਸੁਖ ਸਹਜ ਆਨੰਦ ਨਿਵਾਸੇ॥**

(ਪੰਨਾ-194)

ਜਿਸੁ ਸਿਮਰਤ ਦੁਖ ਬੀਸਰਹਿ ਪਿਆਰੇ

ਸੋ ਕਿਉ ਤਜਣਾ ਜਾਇ॥

(ਪੰਨਾ-431)

ਜਿਸੁ ਸਿਮਰਤ ਸਗਲਾ ਦੁਖੁ ਜਾਇ॥

**ਸਰਬ ਸੁਖ ਵਸਰਹਿ ਮਨਿ ਆਇ॥**

(ਪੰਨਾ-1148)

ਸਿਮਰਿ ਸਿਮਰਿ ਗੁਰੁ ਸਤਿਗੁਰੁ ਅਪਨਾ ਸਗਲਾ ਦੁਖੁ ਮਿਟਾਇਆ॥

ਤਾਪ ਰੋਗ ਗਏ ਗੁਰ ਬਚਨੀ ਮਨ ਇਛੇ ਫਲ ਪਾਇਆ॥

(ਪੰਨਾ-619)

ਕਬੀਰ ਅਲਹ ਕੀ ਕਰਿ ਬੰਦਰੀ

ਜਿਹ ਸਿਮਰਤ ਦੁਖੁ ਜਾਇ॥

(ਪੰਨਾ-1374)

ਸਦਾ ਸਦਾ ਜਪੀਐ ਪ੍ਰਭੁ ਨਾਮ॥

ਜਗਾ ਮਗਾ ਕਛੁ ਦੁਖੁ ਨ ਬਿਆਪੇ ਆਗੈ ਦਰਗਾਹ ਪੂਰਨ ਕਾਮ॥

(ਪੰਨਾ-824)

**ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ॥**

(ਪੰਨਾ-620)

ਅਸੀਂ ਆਪਣੇ ਕਰਮਾਂ ਅਨੁਸਾਰ ਜਮਾਂ ਦੇ ਵਸ ਪੈਂਦੇ ਹਾਂ ਤੇ ਜਮਾਂ ਦੀ ਸਾ  
ਭੁਗਤਦੇ ਹਾਂ। ਇਨ੍ਹਾਂ ਜਮਾਂ ਦੀ ਅਤਿਅੰਤ ਕਠੋਰ ਮਾਰ ਜਾਂ ਸਾ + ਤੋਂ ਬਚਣ ਦਾ  
ਇਕੋ-ਇਕ ਸੌਖਾ ਤਰੀਕਾ ਜਾਂ ਸਾਧਨ ਗੁਰਬਾਣੀ ਵਿੱਚ ਸਿਮਰਨ ਹੀ ਦਰਸਾਇਆ  
ਗਿਆ ਹੈ ਚ

ਜਿਸੁ ਸਿਮਰਤ ਦੁਖ ਡੇਰਾ ਢੱਹੈ॥

**ਜਿਸੁ ਸਿਮਰਤ ਜਮੁ ਕਿਛੂ ਨ ਕਰੈ॥**

(ਪੰਨਾ-182)

ਜਿਸੁ ਤੂ ਆਵਹਿ ਚਿਤਿ ਤਿਸੁ ਜਮ ਨਾਹਿ ਦੁਖ॥

(ਪੰਨਾ-960)

- ਉਚਰਤ ਗੁਨ ਗੋਪਾਲ ਜਸੁ ਦੂਰ ਤੇ ਜਸੁ ਭਾਗੈ॥ (ਪੰਨਾ-817)  
 ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ  
**ਨਿਕਟਿ ਨਾ ਆਵੈ ਜਾਮਾ॥** (ਪੰਨਾ-682)
- ਕਟੀਐ ਜਮ ਫਾਸੀ ਸਿਮਰਿ ਅਬਿਨਾਸੀ  
 ਸਗਲ ਮੰਗਲ ਸੁਗਿਆਨਾ॥ (ਪੰਨਾ-781)
- ਸਿਮਰਿ ਸਿਮਰਿ ਜੀਵਤ ਹਰਿ ਨਾਨਕ  
**ਜਮ ਕੀ ਭੀਰ ਨ ਫਹੀ॥** (ਪੰਨਾ-1225)
- ਹਰੀ ਦਾ ਸਿਮਰਨ ਕਰਨ ਨਾਲ ਜੀਵ ਦੇ ਸਰੀਰਕ, ਮਾਨਸਿਕ, ਆਤਮਿਕ ਜੀਵਨ  
 ਦੀ ਸਰਬ ਕਲਿਆਣ ਹੋ ਜਾਂਦੀ ਹੈ, ਅਥਵਾ ਲੋਕ ਸੁਖੀ ਤੇ ਪ੍ਰਲੋਕ ਸੁਹੇਲਾ ਹੋ ਜਾਂਦਾ  
 ਹੈ ਚੁ
- ਪਾਰਬ੍ਰਹਮੁ ਪਰਮੇਸਰੁ ਧਿਆਇਆ  
**ਕੁਸਲ ਖੇਮ ਹੋਏ ਕਲਿਆਨ॥** (ਪੰਨਾ-825)
- ਰਾਮ ਨਾਮੁ ਮਨਿ ਤਨਿ ਆਧਾਰਾ॥  
**ਜੋ ਸਿਮਰੈ ਤਿਸ ਕਾ ਨਿਸਤਾਰਾ॥** (ਪੰਨਾ-1004)
- ਮਨਿ ਤਨਿ ਜਾਪੀਐ ਭਗਵਾਨਾ॥  
 ਗੁਰ ਪੂਰੇ ਸੁਪ੍ਰਸੰਨ ਭਏ ਸਦਾ ਸੁਖ ਕਲਿਆਨ॥ (ਪੰਨਾ-1322)
- ਹਰੀ ਦੇ ਸਿਮਰਨ ਨਾਲ ਦਰਗਾਹ ਵਿੱਚ ਮੁਖ ਉਜਲਾ ਹੁੰਦਾ ਹੈ ਚੁ  
 ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ॥  
**ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ॥** (ਪੰਨਾ-8)
- ਜਿਤ ਸਿਮਰਨਿ ਦਰਗਹ ਮੁਖ ਉਜਲ**  
 ਸਦਾ ਸਦਾ ਸੁਖੁ ਪਾਈਐ॥ (ਪੰਨਾ-629)
- ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ॥  
 ਹਲਤਿ ਪਲਤਿ ਮੁਖ ਉਜਲ ਹੋਈ ਹੈ  
**ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ॥** (ਪੰਨਾ-670)
- ਜਿਸੁ ਚਿਤਿ ਆਏ ਬਿਨਸਹਿ ਦੁਖਾ॥  
 ਹਲਤਿ ਪਲਤਿ ਤੇਰਾ ਉਜਲ ਮੁਖਾ॥ (ਪੰਨਾ-896)

ਇਨਸਾਨ ਦੇ ਮਨ ਵਿੱਚ ਬੇਅੰਤ ਆਸਾ-ਮਨਸਾ ਉਪਜਦੀਆਂ ਹਨ। ਇਨ੍ਹਾਂ ਇੱਛਾਵਾਂ ਦੀ ਪੂਰਤੀ ਲਈ ਉਹ ਦਿਨ-ਰਾਤ ਸਿਆਣਪਾਂ ਘੋਟਦਾ ਹੈ, ਕਰਮ ਕ੍ਰਿਆ ਕਰਦਾ ਤੇ ਘਾਲਣਾਂ ਘਾਲਦਾ ਹੈ ਜੇ ਪਰ ਫਿਰ ਵੀ ਉਸ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਨਹੀਂ ਹੁੰਦੀਆਂ। ਜੇਕਰ ਇਕ-ਅੱਧ ਇੱਛਾ ਪੂਰੀ ਹੁੰਦੀ ਹੈ ਤਾਂ ਹੋਰ ਅਨੇਕਾਂ ਇੱਛਾਵਾਂ ਉਪਜ ਪੈਂਦੀਆਂ ਹਨ। ਇਸ ਤਰ੍ਹਾਂ ਇਨਸਾਨ ਨੂੰ ਬੇਅੰਤ ਸਿਆਣਪਾਂ ਅਤੇ ਘਾਲਣਾ ਦੇ ਬਾਵਜੂਦ ਨਿਰਾਸਤਾ ਦਾ ਮੂੰਹ ਦੇਖਣਾ ਪੈਂਦਾ ਹੈ।

ਪਰ ਗੁਰਬਾਣੀ ਵਿੱਚ ਗੁਰੂ ਸਾਹਿਬਾਂ ਨੇ ਸਾਨੂੰ ਸੋਝੀ ਬਖੀ ਹੈ ਕਿ ਹਰੀ ਦੇ ਸਿਮਰਨ ਦੁਆਰਾ ਇਨਸਾਨ ਦੀਆਂ ਅਨੇਕਾਂ ਆਵਾਂ ਤੇ ਇੱਛਾਵਾਂ ਗੁਰੂ ਦੀ ਬਖੀ ਦੁਆਰਾ ਸਹਿਜੇ ਹੀ ਪੂਰੀਆਂ ਹੋ ਜਾਂਦੀਆਂ ਹਨ ਚੁ

ਇੱਛਾ ਪੂਰਕ ਸਰਬ ਸੁਖਦਾਤਾ ਹਰਿ  
ਜਾ ਕੇ ਵਸਿ ਹੈ ਕਾਮਯੋਨਾ॥  
ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ  
ਤਾ ਸਰਬ ਸੁਖ ਪਾਵਹਿ ਮੇਰੇ ਮਨਾ॥

(ਪੰਨਾ-669-70)

ਮੈ ਮਨਿ ਤਨਿ ਪ੍ਰਭੂ ਧਿਆਇਆ॥  
ਜੀਇ ਇਛਿਅੜਾ ਫਲੁ ਪਾਇਆ॥  
ਸਿਮਰਿ ਸੁਆਮੀ ਸੁਖਹ ਗਾਮੀ ਇਛ ਸਗਲੀ ਪੁੰਨੀਆ॥  
ਸਿਮਰਤ ਸਿਮਰਤ ਪ੍ਰਭੂ ਆਪਣਾ  
ਸਭ ਫਲ ਪਾਏ ਆਹਿ॥

(ਪੰਨਾ-72) (ਪੰਨਾ-79-80)  
(ਪੰਨਾ-519)

ਸਿਮਰਿ ਸਿਮਰਿ ਦਾਤਾਰੁ ਮਨੋਰਥ ਪੂਰਿਆ॥  
ਇਛ ਪੁੰਨੀ ਮਨਿ ਆਸ ਗਏ ਵਿਸੂਰਿਆ॥  
ਹਰਿ ਕੀ ਭਗਤਿ ਕਰਹੁ ਮਨੁ ਲਾਇ॥  
ਮਨਿ ਬੰਛਤ ਨਾਨਕ ਫਲ ਪਾਇ॥  
ਆਠ ਪਹਰ ਹਰਿ ਧਿਆਈਐ ਰਾਮ॥  
ਮਨ ਇਛਿਅੜਾ ਫਲੁ ਪਾਈਐ ਰਾਮ॥  
ਭਵਜਲੁ ਤਰਿਆ ਹਰਿ ਹਰਿ ਸਿਮਰਿਆ  
ਸਗਲ ਮਨੋਰਥ ਪੂਰੇ॥

(ਪੰਨਾ-524) (ਪੰਨਾ-288)  
(ਪੰਨਾ-578) (ਪੰਨਾ-781)

ਜੋ ਜਨੁ ਤੇਰਾ ਜਪੇ ਨਾਉ॥

ਸਭਿ ਫਲ ਪਾਏ ਨਿਹਚਲ ਗੁਣ ਗਾਉ॥

(ਪੰਨਾ-1184)

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ॥

ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ॥

(ਪੰਨਾ-720)

ਅਸੀਂ ਦੂਜੇ-ਭਾਉ ਅਥਵਾ ਮਾਇਕੀ-ਦੁਨੀਆਂ ਵਿੱਚ ਵਿਚਰਦੇ ਹਾਂ। ਇਥੇ ਮੈਂ-ਮੇਰੀ ਦਾ ਵਰਤ-ਵਰਤਾਰਾ ਹੈ। ਜਿਥੇ ਮੈਂ-ਮੇਰੀ ਹੈ, ਉਥੇ ਸਰੀਰਕ, ਮਾਨਸਿਕ, ਆਤਮਿਕ, ਪਦਾਰਥਕ ਚੁ

ਡਰ

ਭੈ

ਕ

ਭਰਮ

ਤੌਖਲਾ

ਚੁ ਆਦਿ ਬਣਿਆ ਰਹਿੰਦਾ ਹੈ। ਇਸ ਨਾਲ ਸਾਡਾ ਮਨ ਸਹਿਮਿਆਂ ਤੇ ਸੁੰਗਤਿਆ ਰਹਿੰਦਾ ਹੈ ਤੇ ਅਸੀਂ ਚਿੰਤਾ ਦੇ ਅਗਨ-ਸੋਕ-ਸਾਗਰ ਵਿੱਚ ਸੜਦੇ, ਭੁਜਦੇ, ਗੋਤੇ ਖਾਂਦੇ ਰਹਿੰਦੇ ਹਾਂ। ਇਸ ਮਾਨਸਿਕ ਤਨਾਊ ਨਾਲ ਅਨੇਕਾਂ ਮਾਨਸਿਕ ਬਿਮਾਰੀਆਂ ਉਪਜਦੀਆਂ ਹਨ, ਜਿਵੇਂ ਕਿ ਚੁ

ਬੱਲਡ ਪਰੈ ਰ

(blood pressure)

ਦਿਲ ਦੀਆਂ ਬਿਮਾਰੀਆਂ

(heart trouble)

ਜੋੜਾਂ ਦੀਆਂ ਦਰਦਾਂ

(rheumatism)

ਦਿਮਾਰੀ ਪਰੇ 'ਨੀਆਂ- ਆਦਿ

(nervous tension)

ਇਨ੍ਹਾਂ ਮਾਨਸਿਕ ਰੋਗਾਂ ਨਾਲ ਜੀਵਨ ਨਰਕ-ਮਈ ਹੋ ਜਾਂਦਾ ਹੈ। ਗੁਰਬਾਣੀ ਵਿੱਚ ਇਨ੍ਹਾਂ ਰੋਗਾਂ ਦੇ ਮੂਲ ਕਾਰਣ ਚੁ ਡਰ, ਭੈ, ਕਿਰ, ਚਿੰਤਾ ਆਦਿ ਤੋਂ ਬਚਣ ਦਾ ਸੌਖਾ ਇਲਾਜ ਚੁ ਸਿਮਰਨ ਹੀ ਦਰਸਾਇਆ ਗਿਆ ਹੈ।

ਹਰਿ ਸਿਮਰਨ ਤੇ ਮਿਟੀ ਮੇਰੀ ਚਿੰਤਾ॥

(ਪੰਨਾ-189)

ਹਰਿ ਸਿਮਰਤ ਭਾਸ ਸਭ ਨਸੇ॥ (ਪੰਨਾ-189)

ਹਰਿ ਬਿਸਰਤ ਸਹਸਾ ਦੁਖੁ ਬਿਆਪੈ॥

ਸਿਮਰਤ ਨਾਮੁ ਭਰਮੁ ਭਉ ਭਾਗੈ॥ (ਪੰਨਾ-190)

ਭੈ ਬਿਨਸੇ ਨਿਰਭਉ ਹਰਿ ਧਿਆਇਆ॥

ਸਾਧਸੰਗਿ ਹਰਿ ਕੇ ਗੁਣ ਗਾਇਆ॥ (ਪੰਨਾ-191)

ਸਿਮਰਿ ਸਿਮਰਿ ਸਭ ਤਪਤਿ ਬੁਝਾਈ॥ (ਪੰਨਾ-191)

ਪ੍ਰਭੁ ਕੈ ਸਿਮਰਨਿ ਭਉ ਨ ਬਿਆਪੈ॥ (ਪੰਨਾ-262)

ਮਨ ਤਨ ਅੰਤਰਿ ਪ੍ਰਭੂ ਧਿਆਇਆ॥

ਗੁਰ ਪੂਰੇ ਡਰੁ ਸਗਲ ਚੁਕਾਇਆ॥ (ਪੰਨਾ-1152)

ਨਾਮੁ ਸਿਮਰਿ ਚਿੰਤਾ ਸਭ ਜਾਹਿ॥ (ਪੰਨਾ-192)

ਜਿਸ ਸਿਮਰਨ ਦੀ ਗੁਰਬਾਣੀ ਵਿੱਚ ਇਤਨੀ ਮਹਿਮਾ ਦਰਸਾਈ ਗਈ ਹੈ, ਇਸ ਵੱਲ ਸਾਡਾ ਧਿਆਨ ਹੀ ਨਹੀਂ ਜਾਂਦਾ। ਕਿਉਂਕਿ ਬੇਅੰਤ ਜਨਮਾਂ ਤੋਂ ਅਸੀਂ ਮਾਇਆ ਦੇ ਸਿਮਰਨ ਦਾ ਪੁੱਠਾ ਚਰਖਾ ਗੇਤ੍ਰਿਆ ਹੋਇਆ ਹੈ। ਮਨ ਨੂੰ ਮਾਇਆ ਵੱਲੋਂ ਮੌਜ਼ ਕੇ ਇਸ ਉਤੇ ਆਤਮਿਕ ਪਿਉਂਦ ਚਾੜ੍ਹਨ ਲਈ ਉੱਚੀ-ਸੁੱਚੀ ਸਾਧ-ਸੰਗਤ ਅਥਵਾ ਸਤਿ-ਸੰਗਤ ਦੀ ਲੋੜ ਹੈ। ਬਖੇ ਹੋਏ ਗੁਰਮੁਖ ਪਿਆਰਿਆਂ ਦੀ ਲਗਾਤਾਰ ਸੰਗਤ ਅਤੇ ਸੇਵਾ-ਭਾਵਨੀ ਨਾਲ ਮਨ ਸਹਿਜ ਸੁਭਾਇ ਹੀ ਪ੍ਰਭੂ ਦੇ ਸਿਮਰਨ ਵੱਲ ਲਗ ਸਕਦਾ ਹੈ। ਇਸੇ ਲਈ ਗੁਰਬਾਣੀ ਵਿੱਚ ਸਾਨੂੰ ਤਾਰੀਦ ਕੀਤੀ ਗਈ ਹੈ ਚੁ

ਪ੍ਰਭੁ ਕਾ ਸਿਮਰਨੁ ਸਾਧ ਕੈ ਸੰਗਿ॥  
ਸਰਬ ਨਿਧਾਨ ਨਾਨਕ ਹਰਿ ਰੰਗਿ॥ (ਪੰਨਾ-262)

ਚੁਚਲਦਾ

